

ਮਾਰੂ ਮਹਲਾ ੫ ॥

Maaroo, Fifth Mehl:

ਜਿਸਹਿ ਸਾਜਿ ਨਿਵਾਜਿਆ ਤਿਸਹਿ ਸਿਉ ਰੁਚ ਨਾਹਿ ॥

You feel no love for the One who created and embellished you.

ਆਨ ਰੂਤੀ ਆਨ ਬੋਈਐ ਫਲੁ ਨ ਫੂਲੈ ਤਾਹਿ ॥੧॥

The seed, planted out season, does not germinate; it does not produce flower or fruit. ||1||

ਰੇ ਮਨ ਵੜ੍ਹ ਬੀਜਣ ਨਾਉ ॥

O mind, this is the time to plant the seed of the Name.

ਬੋਇ ਖੇਤੀ ਲਾਇ ਮਨੁਆ ਭਲੇ ਸਮਉ ਸੁਆਉ ॥੧॥ ਰਹਾਉ ॥

Focus your mind, and cultivate this crop; at the proper time, make this your purpose. ||1||Pause||

ਖੋਇ ਖਹੜਾ ਭਰਮੁ ਮਨ ਕਾ ਸਤਿਗੁਰ ਸਰਣੀ ਜਾਇ ॥

Eradicate the stubbornness and doubt of your mind, and go to the Sanctuary of the True Guru.

ਕਰਮੁ ਜਿਸ ਕਉ ਧੁਰਹੁ ਲਿਖਿਆ ਸੋਈ ਕਾਰ ਕਮਾਇ ॥੨॥

He alone does such deeds, who has such pre-ordained karma. ||2||

ਭਾਉ ਲਾਗਾ ਗੋਬਿਦ ਸਿਉ ਘਾਲ ਪਾਈ ਥਾਇ ॥

He falls in love with the Lord of the Universe, and his efforts are approved.

ਖੇਤਿ ਮੇਰੈ ਜੰਮਿਆ ਨਿਖੁਟਿ ਨ ਕਬਹੂ ਜਾਇ ॥੩॥

My crop has germinated, and it shall never be used up. ||3||

ਪਾਇਆ ਅਮੋਲੁ ਪਦਾਰਥੋ ਛੋਡਿ ਨ ਕਤਹੂ ਜਾਇ ॥

I have obtained the priceless wealth, which shall never leave me or go anywhere else.

ਕਹੁ ਨਾਨਕ ਸੁਖੁ ਪਾਇਆ ਤ੍ਰਿਪਤਿ ਰਹੇ ਆਘਾਇ ॥੪॥੪॥੧੩॥

Says Nanak, I have found peace; I am satisfied and fulfilled. ||4||4||13||